

ਵਡਹੰਸੁ ਮਹਲਾ ੩ ਅਸਟਪਦੀਆ

Wadahans, Third Mehl, Ashtapadees:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਸਚੀ ਬਾਣੀ ਸਚੁ ਧੁਨਿ ਸਚੁ ਸਬਦੁ ਵੀਚਾਰਾ ॥

True is the Bani of His Word, and True is the melody; True is contemplative meditation on the Word of the Shabad.

ਅਨਦਿਨੁ ਸਚੁ ਸਲਾਹਣਾ ਧਨੁ ਧਨੁ ਵਡਭਾਗ ਹਮਾਰਾ ॥੧॥

Night and day, I praise the True Lord. Blessed, blessed is my great good fortune. ||1||

ਮਨ ਮੇਰੇ ਸਾਚੇ ਨਾਮ ਵਿਟਹੁ ਬਲਿ ਜਾਉ ॥

O my mind, let yourself be a sacrifice to the True Name.

ਦਾਸਨਿ ਦਾਸਾ ਹੋਇ ਰਹਹਿ ਤਾ ਪਾਵਹਿ ਸਚਾ ਨਾਉ ॥੧॥ ਰਹਾਉ ॥

If you become the slave of the Lord's slaves, you shall obtain the True Name. ||1||Pause||

ਜਿਹਵਾ ਸਚੀ ਸਚਿ ਰਤੀ ਤਨੁ ਮਨੁ ਸਚਾ ਹੋਇ ॥

True is the tongue which is imbued with Truth, and true are the mind and body.

ਬਿਨੁ ਸਾਚੇ ਹੋਰੁ ਸਾਲਾਹਣਾ ਜਾਸਹਿ ਜਨਮੁ ਸਭੁ ਖੋਇ ॥੨॥

By praising any other than the True Lord, one's whole life is wasted. ||2||

ਸਚੁ ਖੇਤੀ ਸਚੁ ਬੀਜਣਾ ਸਾਚਾ ਵਾਪਾਰਾ ॥

Let Truth be the farm, Truth the seed, and Truth the merchandise you trade.

ਅਨਦਿਨੁ ਲਾਹਾ ਸਚੁ ਨਾਮੁ ਧਨੁ ਭਗਤਿ ਭਰੇ ਭੰਡਾਰਾ ॥੩॥

Night and day, you shall earn the profit of the Lord's Name; you shall have the treasure overflowing with the wealth of devotional worship. ||3||

ਸਚੁ ਖਾਣਾ ਸਚੁ ਪੈਨਣਾ ਸਚੁ ਟੇਕ ਹਰਿ ਨਾਉ ॥

Let Truth be your food, and let Truth be your clothes; let your True Support be the Name of the Lord.

ਜਿਸ ਨੇ ਬਖਸੇ ਤਿਸੁ ਮਿਲੈ ਮਹਲੀ ਪਾਏ ਥਾਉ ॥੪॥

One who is so blessed by the Lord, obtains a seat in the Mansion of the Lord's Presence. ||4||

ਆਵਹਿ ਸਚੇ ਜਾਵਹਿ ਸਚੇ ਫਿਰਿ ਜੂਨੀ ਮੂਲਿ ਨ ਪਾਹਿ ॥

In Truth we come, and in Truth we go, and then, we are not consigned to reincarnation again.

ਗੁਰਮੁਖਿ ਦਰਿ ਸਾਚੈ ਸਚਿਆਰ ਹਹਿ ਸਾਚੇ ਮਾਹਿ ਸਮਾਹਿ ॥੫॥

The Gurmukhs are hailed as True in the True Court; they merge in the True Lord. ||5||

ਅੰਤਰੁ ਸਚਾ ਮਨੁ ਸਚਾ ਸਚੀ ਸਿਫਤਿ ਸਨਾਇ ॥

Deep within they are True, and their minds are True; they sing the Glorious Praises of the True Lord.

ਸਚੈ ਥਾਨਿ ਸਚੁ ਸਾਲਾਹਣਾ ਸਤਿਗੁਰ ਬਲਿਹਾਰੈ ਜਾਉ ॥੬॥

In the true place, they praise the True Lord; I am a sacrifice to the True Guru. ||6||

ਸਚੁ ਵੇਲਾ ਮੂਰਤੁ ਸਚੁ ਜਿਤੁ ਸਚੇ ਨਾਲਿ ਪਿਆਰੁ ॥

True is the time, and true is the moment, when one falls in love with the True Lord.

ਸਚੁ ਵੇਖਣਾ ਸਚੁ ਬੋਲਣਾ ਸਚਾ ਸਭੁ ਆਕਾਰੁ ॥੭॥

Then, he sees Truth, and speaks the Truth; he realizes the True Lord pervading the entire Universe. ||7||

ਨਾਨਕ ਸਚੈ ਮੇਲੇ ਤਾ ਮਿਲੇ ਆਪੇ ਲਏ ਮਿਲਾਇ ॥

O Nanak, one merges with the True Lord, when He merges with Himself.

ਜਿਉ ਭਾਵੈ ਤਿਉ ਰਖਸੀ ਆਪੇ ਕਰੇ ਰਜਾਇ ॥੮॥੧॥

As it pleases Him, He preserves us; He Himself ordains His Will. ||8||1||